

ਜਿਲ੍ਹਾ ਲੋਕ ਸੰਪਰਕ ਅਫਸਰ ਫਰੀਦਕੋਟ

ਜਿਲ੍ਹੇ ਦੇ ਕਿਸੇ ਵੀ ਲੋੜਵੰਦ ਵਸਨੀਕ ਨੂੰ ਰਾਸ਼ਨ ,ਦਵਾਈਆਂ ਜਾਂ ਹੋਰ ਜ਼ਰੂਰੀ ਸਾਮਾਨ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ -ਕੁਮਾਰ ਸੌਰਵ ਰਾਜ

•ਸਵੈ ਸੇਵੀ ,ਧਾਰਮਿਕ ਸੰਸਥਾਵਾਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਦੀ ਵੰਡ ਵਿੱਚ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਹਿਯੋਗ

•ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਜਿਲ੍ਹਾ ਕੰਟਰੋਲ ਰੂਮ ਨੰ: 01639 250330 ਅਤੇ 256060 ਤੇ ਸੰਪਰਕ ਕੀਤਾ ਜਾ ਸਕਦਾ ਹੈ

ਫਰੀਦਕੋਟ ,2 ਅਪ੍ਰੈਲ( ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਵ ਰਾਜ ਵੱਲੋਂ ਅੱਜ ਜਿਲ੍ਹੇ ਦੇ ਵੱਖ ਵੱਖ ਖੇਤਰਾਂ ਫਰੀਦਕੋਟ ,ਕੋਟਕਪੂਰਾ ਅਤੇ ਜੈਤੋ ਸਬ ਡਵੀਜ਼ਨਾਂ ਦਾ ਦੌਰਾ ਕੀਤਾ ਗਿਆ ਅਤੇ ਕਰਫਿਊ ਦੌਰਾਨ ਲੋਕਾਂ ਨੂੰ ਦਿੱਤੇ ਜਾ ਰਹੇ ਰਾਸ਼ਨ ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਦਾ ਜਾਇਜ਼ਾ ਲਿਆ ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਵ ਰਾਜ ਨੇ ਕਿਹਾ ਕਿ ਕਰਫਿਊ ਦੌਰਾਨ ਜਿਲ੍ਹੇ ਦੇ ਕਿਸੇ ਵੀ ਲੋੜਵੰਦ ਵਸਨੀਕ ਨੂੰ ਰਾਸ਼ਨ ਦਵਾਈਆਂ ਜਾਂ ਹੋਰ ਜ਼ਰੂਰੀ ਸਾਮਾਨ ਦੀ ਸਪਲਾਈ ਸਬੰਧੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਮੁੱਚੇ ਜਿਲ੍ਹੇ ਵਿੱਚ ਦਵਾਈਆਂ ਦੀਆਂ ਦੁਕਾਨਾਂ ,ਰਾਸ਼ਨ ਦੀਆਂ ਦੁਕਾਨਾਂ ,ਫੀਡ ਦੀਆਂ ਦੁਕਾਨਾਂ ,ਦੁੱਧ , ਸਬਜ਼ੀਆਂ ਸਮੇਤ ਹਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਲੋਕਾਂ ਨੂੰ ਸਾਮਾਨ ਦੀ ਘਰ ਤੱਕ ਸਪਲਾਈ ਦੇ ਆਦੇਸ਼ ਜਾਰੀ ਕੀਤੇ ਹਨ ।

ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 01639- 250338 ਅਤੇ 256060 ਲਗਾਤਾਰ ਚੱਲਦਾ ਹੈ ਤੇ ਇਸ ਤੇ ਮਿਲੀ ਕਿਸੇ ਵੀ ਡਿਮਾਂਡ ਜਾਂ ਸ਼ਿਕਾਇਤ ਸਬੰਧੀ ਅਧਿਕਾਰੀਆਂ ਨੂੰ ਹੱਲ ਲਈ ਮੌਕੇ ਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਵੈ ਸੇਵੀ ਸੰਸਥਾਵਾਂ ,ਧਾਰਮਿਕ ਸੰਸਥਾਵਾਂ ਵੱਲੋਂ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਰਾਸ਼ਨ ਦੀ ਵੰਡ ਜਾਂ ਲੋੜਵੰਦਾਂ ਤੱਕ ਘਰ ਘਰ ਲੰਗਰ ਪਹੁੰਚਾਉਣ ਦੀ ਸੇਵਾ ਵੀ ਬੜੀ ਬਾਖੂਬੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ,ਪੁਲਿਸ ਵਿਭਾਗ ,ਜਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀ ਸਹਾਇਤਾ ਲਈ ਚੰਗੇ ਘੰਟੇ ਹਾਜ਼ਰ ਹਨ ।ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਵੀ ਪੰਚਾਇਤਾਂ ਅਤੇ ਪਿੰਡ ਦੀਆਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਜ਼ਰੂਰੀ ਰਾਸ਼ਨ ,ਲੰਗਰ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਵ ਰਾਜ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਕਰੇਨਾ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਅਤੇ ਲੋਕ ਹਿੱਤ ਵਿੱਚ ਲਗਾਇਆ ਗਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਕਰਫਿਊ ਦੇ ਨਿਯਮਾਂ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ ।ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਭਿਆਨਕ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਆਪਣੇ ਘਰਾਂ ਵਿੱਚ ਹੀ ਰਹਿਣ ਤੇ ਬਾਹਰ ਬਿਲਕੁਲ ਨਾ ਨਿਕਲਣ , ਜਿਲ੍ਹਾ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੀ ਮਦਦ ਲਈ ਹਾਜ਼ਰ ਹੈ ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਦਾ ਇੱਕੋ ਇੱਕ ਹੱਲ ਇਹ ਹੈ ਕਿ ਅਸੀਂ ਸਿਰਫ ਤੇ ਸਿਰਫ ਆਪਣੇ ਘਰਾਂ ਅੰਦਰ ਹੀ ਰਹੀਏ ਅਤੇ ਸਿਹਤ ਵਿਭਾਗ ਵੱਲੋਂ ਇਸ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਈਏ ।ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ , ਐੱਸ.ਡੀ.ਐੱਮ. ਫਰੀਦਕੋਟ ਸ: ਪਰਮਦੀਪ ਸਿੰਘ , ਐੱਸ.ਡੀ.ਐੱਮ ਕੋਟਕਪੂਰਾ ਸ੍ਰੀ ਅਮਿਤ ਸਰੀਨ ਅਤੇ ਐੱਸ ਡੀ.ਐੱਮ ਜੈਤੋ ਡਾ. ਮਨਦੀਪ ਕੌਰ ਵੀ ਹਾਜ਼ਰ ਸਨ ।ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੀ ਆਪਣੀ ਸਬ ਡਵੀਜ਼ਨ ਵਿੱਚ ਕਰਫਿਊ ਦੌਰਾਨ ਲੋੜਵੰਦਾ ਦੀ ਮੱਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਵੀ ਦਿੱਤੀ।